

ਭੈਰਉ ਮਹਲਾ ੫ ॥ ਬਾਪੁ ਹਮਾਰਾ ਸਦ ਚਰੰਜੀਵੀ ॥ ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ  
 ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥ ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥  
 ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥ ਮੰਦਰ ਮੇਰੇ ਸਭ ਤੇ ਉਚੇ ॥ ਦੇਸ ਮੇਰੇ ਬੇਅੰਤ ਅਪੂਛੇ ॥  
 ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੁਟੁ ਅਬੇਚਲੁ ॥ ੨ ॥ ਸੋਭਾ ਮੇਰੀ ਸਭ ਜੁਗ  
 ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ  
 ਸਭਨੀ ਲੋਈ ॥੩॥ ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ  
 ਪਿਤਾ ਪਤੀਨੇ ॥ ਪਿਤਾ ਪੂਤ ਏਕੈ ਰੰਗਿ ਲੀਨੇ ॥੪॥੯॥੧੨੨॥ {ਪੰਨਾ 1141}

ਪਦਅਰਥ:- ਬਾਪੁ—ਪਿਤਾ, ਪ੍ਰਭੂ-ਪਿਤਾ। ਸਦ—ਸਦਾ। ਸਦ ਚਰੰਜੀਵੀ—ਸਦਾ ਚਿਰੰਜੀਵੀ, ਸਦਾ ਹੀ ਕਾਇਮ  
 ਰਹਿਣ ਵਾਲਾ। ਭਾਈ—ਸਤਸੰਗੀ, ਆਤਮਕ ਜੀਵਨ ਦੀ ਸਾਂਝ ਰੱਖਣ ਵਾਲੇ। ਜੀਵੀ—ਆਤਮਕ ਜੀਵਨ ਵਾਲੇ।  
 ਅਬਿਨਾਸੀ—ਅਟੱਲ ਆਤਮਕ ਜੀਵਨ ਵਾਲੇ। ਕੁਟੰਬੁ—ਪਰਵਾਰ, ਇੰਦ੍ਰੀਆਂ, ਬ੍ਰਿਤੀਆਂ। ਨਿਜ ਘਰਿ—ਆਪਣੇ  
 (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ। ਵਾਸੀ—ਵੱਸਣ ਵਾਲਾ, ਟਿਕੇ ਰਹਿਣ ਵਾਲਾ।1।

ਹਮ—ਅਸਾਂ। ਸੁਖੁ—ਆਤਮਕ ਆਨੰਦ। ਸਭਹਿ—ਸਾਰੇ (ਭਾਈ, ਮੀਤ, ਕੁਟੰਬ)। ਸੁਹੇਲੇ—ਸੁਖੀ। ਗੁਰਿ ਪੂਰੈ—  
 ਪੂਰੇ ਗੁਰੂ ਨੇ। ਸੰਗਿ—ਨਾਲ। ਮੇਲੇ—ਮਿਲਾ ਦਿੱਤਾ।1। ਰਹਾਉ।

ਮੰਦਰ ਮੇਰੇ—ਮੇਰੇ ਘਰ, ਮੇਰੀ ਜਿੰਦ ਦੇ ਟਿਕੇ ਰਹਿਣ ਵਾਲੇ ਆਤਮਕ ਅਸਥਾਨ, ਉਹ ਅਵਸਥਾ ਜਿੱਥੇ ਮੇਰੀ ਜਿੰਦ  
 ਟਿਕੀ ਰਹਿੰਦੀ ਹੈ। ਤੇ—ਤੋਂ। ਦੇਸ ਮੇਰੇ—ਮੇਰੀ ਜਿੰਦ ਦੇ ਆਤਮਕ ਟਿਕਾਣੇ। ਅਪੂਛੇ—(ਜਮ ਦੀ) ਪੁੱਛ ਤੋਂ ਪਰੇ।  
 ਨਿਹਚਲੁ—ਸਦਾ ਕਾਇਮ ਰਹਿਣ ਵਾਲਾ। ਰਾਜੁ—ਹਕੂਮਤ, ਆਪਣੇ ਇੰਦ੍ਰੀਆਂ ਉੱਤੇ ਹਕੂਮਤ। ਮਾਲੁ—  
 ਸਰਮਾਇਆ, ਹਰਿ-ਨਾਮ-ਸਰਮਾਇਆ। ਅਖੁਟੁ—ਕਦੇ ਨਾਹ ਮੁੱਕਣ ਵਾਲਾ। ਅਬੇਚਲੁ—ਅਬਿਚਲੁ, ਸਦਾ  
 ਕਾਇਮ ਰਹਿਣ ਵਾਲਾ।2।

ਸਭ ਜੁਗ ਅੰਤਰਿ—ਸਾਰੇ ਜੁਗਾਂ ਵਿਚ। ਬਾਜ—ਮਸ਼ਹੂਰੀ। ਥਾਨ ਥਨੰਤਰਿ—ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ।  
 ਕੀਰਤਿ—ਵਡਿਆਈ। ਘਰਿ ਘਰਿ—ਹਰੇਕ ਘਰ ਵਿਚ। ਭਗਤਿ—ਸੇਵਾ-ਮਾਨਤਾ। ਲੋਈ—ਲੋਕਾਂ ਵਿਚ।3।

ਮਾਝ—(ਸਾਡੇ) ਹਿਰਦੇ ਵਿਚ। ਰਲਿ—ਰਲ ਕੇ, ਮਿਲ ਕੇ। ਸਾਂਝ—ਪਿਆਰ। ਜਉ—ਜਦੋਂ। ਪਤੀਨੇ—(ਪੁੱਤਰ  
 ਉੱਤੇ) ਪ੍ਰਸੰਨ ਹੋ ਗਏ। ਏਕੈ ਰੰਗਿ—ਇਕੋ ਪਿਆਰ ਵਿਚ। ਲੀਨੇ—ਲੀਨ ਹੋ ਗਏ, ਇਕ-ਮਿਕ ਹੋ ਗਏ।4।

ਅਰਥ:- ਹੇ ਭਾਈ! ਜਦੋਂ ਪੂਰੇ ਗੁਰੂ ਨੇ ਮੈਨੂੰ ਪ੍ਰਭੂ-ਪਿਤਾ ਦੇ ਨਾਲ ਮਿਲਾ ਦਿੱਤਾ, ਮੈਨੂੰ ਆਤਮਕ ਆਨੰਦ ਪ੍ਰਾਪਤ ਹੋ  
 ਗਿਆ, ਤਦੋਂ (ਮੇਰੇ ਨਾਲ ਸੰਬੰਧ ਰੱਖਣ ਵਾਲੇ ਮੀਤ ਭਾਈ ਸਾਰੇ ਇੰਦ੍ਰੇ—ਇਹ) ਸਾਰੇ ਹੀ (ਆਤਮਕ ਆਨੰਦ ਦੀ  
 ਬਰਕਤਿ ਨਾਲ) ਸੁਖੀ ਹੋ ਗਏ।1। ਰਹਾਉ।

ਹੇ ਭਾਈ! (ਜਦੋਂ ਪੂਰੇ ਗੁਰੂ ਨੇ ਮੈਨੂੰ ਪ੍ਰਭੂ-ਪਿਤਾ ਨਾਲ ਮਿਲਾ ਦਿੱਤਾ, ਤਦੋਂ ਮੈਨੂੰ ਨਿਸ਼ਚਾ ਬਣ ਗਿਆ ਕਿ) ਅਸਾਂ ਜੀਵਾਂ  
 ਦਾ ਪ੍ਰਭੂ-ਪਿਤਾ ਸਦਾ ਕਾਇਮ ਰਹਿਣ ਵਾਲਾ ਹੈ, ਮੇਰੇ ਨਾਲ ਆਤਮਕ ਜੀਵਨ ਦੀ ਸਾਂਝ ਰੱਖਣ ਵਾਲੇ ਭੀ ਸਦਾ ਹੀ  
 ਆਤਮਕ ਜੀਵਨ ਵਾਲੇ ਬਣ ਗਏ, ਮੇਰੇ ਨਾਲ ਹਰਿ-ਨਾਮ-ਸਿਮਰਨ ਦੀ ਪ੍ਰੇਮ ਰੱਖਣ ਵਾਲੇ ਸਦਾ ਲਈ ਅਟੱਲ  
 ਜੀਵਨ ਵਾਲੇ ਹੋ ਗਏ, (ਸਾਰੀਆਂ ਇੰਦ੍ਰੀਆਂ ਦਾ) ਮੇਰਾ ਪਰਵਾਰ ਪ੍ਰਭੂ-ਚਰਨਾਂ ਵਿਚ ਟਿਕੇ ਰਹਿਣ ਵਾਲਾ ਬਣ  
 ਗਿਆ।1।

ਹੇ ਭਾਈ! (ਜਦੋਂ ਪੂਰੇ ਗੁਰੂ ਨੇ ਮੈਨੂੰ ਪ੍ਰਭੂ-ਪਿਤਾ ਦੇ ਨਾਲ ਮਿਲਾ ਦਿੱਤਾ, ਤਦੋਂ ਮੇਰੀ ਜਿੰਦ ਦੇ ਟਿਕੇ ਰਹਿਣ ਵਾਲੇ)  
 ਟਿਕਾਣੇ ਸਾਰੀਆਂ (ਮਾਇਕ ਪ੍ਰੇਰਨਾ) ਤੋਂ ਉੱਚੇ ਹੋ ਗਏ, ਮੇਰੀ ਜਿੰਦ ਦੇ ਆਤਮਕ ਅਸਥਾਨ ਇਤਨੇ ਉੱਚੇ ਹੋ ਗਏ ਕਿ  
 ਜਮ-ਰਾਜ ਉੱਥੇ ਕੁਝ ਪੁੱਛਣ-ਜੋਗਾ ਹੀ ਨਾਹ ਰਿਹਾ। ਤਦੋਂ ਮੇਰੀ ਆਪਣੇ ਇੰਦ੍ਰੀਆਂ ਉੱਤੇ ਹਕੂਮਤ ਸਦਾ ਲਈ ਅਟੱਲ

ਹੋ ਗਈ, ਤਦੋਂ ਮੇਰੇ ਪਾਸ ਇਤਨਾ ਨਾਮ ਖਜ਼ਾਨਾ ਇਕੱਠਾ ਹੋ ਗਿਆ, ਜੋ ਮੁੱਕ ਹੀ ਨਾਹ ਸਕੇ, ਜੋ ਸਦਾ ਲਈ ਕਾਇਮ ਰਹੇ।<sup>21</sup>

ਹੇ ਭਾਈ! (ਜਦੋਂ ਪੂਰੇ ਗੁਰੂ ਨੇ ਮੈਨੂੰ ਪ੍ਰਭੂ-ਪਿਤਾ ਨਾਲ ਮਿਲਾ ਦਿੱਤਾ, ਮੈਨੂੰ ਸਮਝ ਆ ਗਈ ਕਿ ਇਹ ਜੋ ਪ੍ਰਭੂ ਦੀ ਸੋਭਾ) ਸਾਰੇ ਜੁਗਾਂ ਵਿਚ ਹੋ ਰਹੀ ਹੈ ਮੇਰੇ ਵਾਸਤੇ ਭੀ ਇਹੀ ਸੋਭਾ ਹੈ (ਇਹ ਜੋ) ਹਰੇਕ ਥਾਂ ਵਿਚ (ਪ੍ਰਭੂ ਦੀ) ਵਡਿਆਈ ਹੋ ਰਹੀ ਹੈ ਮੇਰੇ ਲਈ ਭੀ ਇਹੀ ਵਡਿਆਈ ਹੈ, (ਇਹ ਜੋ) ਹਰੇਕ ਘਰ ਵਿਚ (ਪ੍ਰਭੂ ਦੀ) ਸਿਫਤਿ-ਸਾਲਾਹ ਹੋ ਰਹੀ ਹੈ, ਮੇਰੇ ਲਈ ਭੀ ਇਹੀ ਹੈ, (ਇਹ ਜੋ) ਸਭਨਾਂ ਲੋਕਾਂ ਵਿਚ (ਪ੍ਰਭੂ ਦੀ) ਭਗਤੀ ਹੋ ਰਹੀ ਹੈ ਮੇਰੇ ਲਈ ਭੀ ਇਹੀ ਹੈ (ਪ੍ਰਭੂ-ਚਰਨਾਂ ਵਿਚ ਮਿਲਾਪ ਦੀ ਬਰਕਤਿ ਨਾਲ ਮੈਨੂੰ ਕਿਸੇ ਸੋਭਾ ਮਸ਼ਹੂਰੀ ਕੀਰਤੀ ਮਾਣ-ਆਦਰ ਦੀ ਵਾਸਨਾ ਨਹੀਂ ਰਹੀ)।<sup>31</sup>

ਹੇ ਭਾਈ! (ਜਦੋਂ ਪੂਰੇ ਗੁਰੂ ਨੇ ਮੈਨੂੰ ਪ੍ਰਭੂ-ਪਿਤਾ ਨਾਲ ਮਿਲਾ ਦਿੱਤਾ) ਪ੍ਰਭੂ-ਪਿਤਾ ਜੀ ਮੇਰੇ ਹਿਰਦੇ ਵਿਚ ਪਰਗਟ ਹੋ ਪਏ, ਪ੍ਰਭੂ-ਪਿਤਾ ਨੇ ਮੇਰੇ ਨਾਲ ਇਉਂ ਪਿਆਰ ਪਾ ਲਿਆ ਜਿਵੇਂ ਪਿਉ ਆਪਣੇ ਪੁੱਤਰ ਨਾਲ ਪਿਆਰ ਬਣਾਂਦਾ ਹੈ।

ਹੇ ਨਾਨਕ! ਆਖ—ਜਦੋਂ ਪਿਤਾ-ਪ੍ਰਭੂ (ਆਪਣੇ ਕਿਸੇ ਪੁੱਤਰ ਉੱਤੇ) ਦਇਆਵਾਨ ਹੁੰਦਾ ਹੈ, ਤਦੋਂ ਪ੍ਰਭੂ-ਪਿਤਾ ਤੇ ਜੀਵ-ਪੁੱਤਰ ਇਕੋ ਪਿਆਰ ਵਿਚ ਇਕ-ਮਿਕ ਹੋ ਜਾਂਦੇ ਹਨ।<sup>419</sup> 221